



Punjab Government Gazette

EXTRAORDINARY

Published by Authority

CHANDIGARH, MONDAY, OCTOBER 5, 2020 (ASVINA 13, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 5 ਅਕਤੂਬਰ, 2020

ਨੰ: 5/2/2020/ਮਚਦ/ਹਸ/2695.-ਅਧਿਸੂਚਨਾ ਨੰ: 5/02/2020/ਮਚਦ/ਹਸ/1791, ਮਿਤੀ 06-08-2020 ਦੀ ਨਿਰੰਤਰਤਾ ਵਿੱਚ ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿੱਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਗੁਰਦਾਸਪੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿੱਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਗੁਰਦਾਸਪੁਰ ਜਿਲ੍ਹਾ ਗੁਰਦਾਸਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੁਰਦਾਸਪੁਰ ਜਿਲ੍ਹਾ ਗੁਰਦਾਸਪੁਰ ਨੂੰ 29 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 19 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਣਨ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਗੁਰਦਾਸਪੁਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਠਾਨਕੋਟ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਪੂਰਬੀ ਹੱਦ ਨਾਲ

ਚਲਦੇ ਹੋਏ ਪੰਡੋਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਖਮਨੀ ਹਸਪਤਾਲ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਰਾਛੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਹਿਜ਼ਾਦਾ ਨੰਗਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਆਈ.ਟੀ.ਆਈ. ਲੜਕੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੰਡੋਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਛੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪਠਾਨਕੋਟ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 2

ਪੰਡੋਰੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਚਿਰਾਗ ਬੇਦਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਪਾਹੜਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਰੋਡ (ਪਿੰਡ ਪਾਹੜਾ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਪੰਡੋਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੁਖਮਨੀ ਹਸਪਤਾਲ ਅਤੇ ਪੰਡੋਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੰਡੋਰੀ ਰੋਡ ਨਾਲ ਚਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚਲਦੇ ਹੋਏ ਸਰਕਾਰੀ ਸਕੂਲ (ਪਿੰਡ ਪਾਹੜਾ) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਪਾਹੜਾ ਦੀ ਫਿਰਨੀ ਪਾਰ ਕਰਕੇ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹੋਵਾਲ ਸੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੇਨ ਪਿੰਡ ਪਾਹੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਸਿੰਘ ਦਾ ਡੇਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਡਰੇਨ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਡਰੇਨ ਨਾਲ ਚੱਲਦੇ ਹੋਏ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਈਟ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪਵਨ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਮਨੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡੋਰੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 4

ਚਿਰਾਗ ਬੇਦਿਲ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ (ਮੁਕੇਰੀਆਂ ਰੋਡ ਪਾਰ ਕਰਕੇ) ਪਿੰਡ ਘੁਰਾਲਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗੁਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚੱਲਦੇ ਹੋਏ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਪਿੰਡ ਘੁਰਾਲਾ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਫਿਰਨੀ ਪਿੰਡ ਘੁਰਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁਕੇਰੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਾਹੋਵਾਲ ਸੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਪਾਹੜਾ ਦੀ ਫਿਰਨੀ ਤੀਕ; ਫਿਰ ਫਿਰਨੀ ਨਾਲ ਚੱਲਦੇ ਹੋਏ ਚਿਰਾਗ ਬੇਦਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਡਰੇਨ ਅਤੇ ਤਿਬਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਿਬਤੀ ਰੋਡ ਨਾਲ ਚੱਲਦੇ ਹੋਏ ਗੁਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਘੁਰਾਲਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸ੍ਰੀ ਹਰਗੋਬਿੰਦ ਰੋਡ ਨੂੰ ਪਾਰ ਕਰਕੇ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਜੇਚੱਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਔਜਲਾ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਸੂਰਤੀ ਭੱਲਵਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਰਾਮਦਾਸ ਅਕੈਡਮੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ ਬੈਕ ਸਾਈਡ ਇੰਨਕਮਟੈਕਸ ਆਫਿਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਸਰ ਨਮ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਗੁਰਦੁਆਰੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਕੈਲਾਸ ਇੰਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਸਰ ਨਮ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਮਸਰ ਨਮ ਮੰਦਿਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਹਨੂਵਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਡਰੇਨ ਨਾਲ ਚੱਲਦੇ ਹੋਏ ਤਿਬਤੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 6

ਬਾਈਪਾਸ ਰੋਡ ਅਤੇ ਨਬੀਪੁਰ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਨਬੀਪੁਰ ਦੀ ਫਿਰਨੀ ਨਾਲ ਚੱਲਦੇ ਹੋਏ ਗੋਬਿੰਦ ਨਗਰ ਗਲੀ ਨੰ.2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ: ਅੰਬੇਦਕਰ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਗਲੀ ਇੰਨਕਮਟੈਕਸ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਵਾਰ ਪੁੱਡਾ ਕਲੋਨੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਕੱਚਾ ਰਸਤਾ ਤੀਕ; ਫਿਰ ਕੱਚੇ ਰਸਤੇ ਨਾਲ ਚੱਲਦੇ ਹੋਏ ਗੁਰੂ ਰਾਮਦਾਸ ਅਕੈਡਮੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਔਜਲਾ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਗਲੀ ਮੇਨ ਰੋਡ ਪਿੰਡ ਔਜਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ 2 ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਜੇਚੱਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ (ਰੇਲਵੇ ਲਾਈਨ ਪਾਰ ਕਰਕੇ) ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਬੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਨਬੀਪੁਰ ਦੀ ਫਿਰਨੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡੇਰਾ ਬਾਬਾ ਨਾਨਕ ਰੋਡ ਅਤੇ ਅੰਮ੍ਰਿਤਸਰ ਪਠਾਨਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਪਠਾਨਕੋਟ ਰੋਡ ਨਾਲ ਚੱਲਦੇ ਹੋਏ ਦਸਮੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਦਸਮੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਨੂੰ ਪਾਰ ਕਰਕੇ ਗਲੀ ਇੰਨਕਮ ਟੈਕਸ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਨੂੰ ਪਾਰ ਕਰਕੇ ਕੱਚਾ ਰਸਤਾ ਅੰਬੇਦਕਰ ਨਗਰ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਗੋਬਿੰਦ ਨਗਰ ਗਲੀ ਨੰ: 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਨਬੀਪੁਰ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਚਨ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੋਜ਼ ਐਵਨਿਊ ਗਲੀ ਨੰ: 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਜ਼ ਐਵਨਿਊ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂ ਨਾਨਕ ਸਹਾਇ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਜਨ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ

ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 8

ਅੰਮ੍ਰਿਤਸਰ ਪਠਾਨਕੋਟ ਰੋਡ ਅਤੇ ਕਾਹਨੂਵਾਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਹਨੂਵਾਨ ਰੋਡ ਨਾਲ ਚੱਲਦੇ ਹੋਏ ਸਾਹਮਣੇ ਮੇਹਰਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਈਟ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਹੋਏ ਗਲੀ ਸੂਬੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਕਾਹਨੂਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਮ ਸ਼ਰਨਮ ਮੰਦਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮ ਸ਼ਰਨਮ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਇੰਨਕਮ ਟੈਕਸ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੈਲਾਸ਼ ਇੰਨਕਲੇਵ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਪਾਰ ਕਰਕੇ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਹਨੂਵਾਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਪਠਾਨਕੋਟ ਰੋਡ ਅਤੇ ਗੀਤਾ ਭਵਨ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗੀਤਾ ਭਵਨ ਨਾਲ ਚੱਲਦੇ ਹੋਏ ਸਾਹਮਣੇ ਗਲੀ ਚੂਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸੋਕ ਏ.ਐਸ.ਆਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਪਾਲਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਇਸਲਾਮਾਬਾਦ ਮੁਹੱਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸਾਹਮਣੇ ਆਨੰਦ ਮਾਡਲ ਸਕੂਲ ਵਾਲੀ ਗਲੀ ਨੰ.2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਨੰਦ ਮਾਡਲ ਸਕੂਲ ਵਾਲੀ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੰਸਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਆੜ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਨਗਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀਦਰਬਾਰ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਰੀਦੁਆਰ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨੂਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀਤਾ ਭਵਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰਬਰ 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੋਪਾਲ ਸ਼ਾਹ ਰੋਡ ਅਤੇ ਮੇਹਰ ਚੰਦ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਮੇਹਰ ਚੰਦ ਰੋਡ ਨਾਲ ਚੱਲਦੇ ਹੋਏ ਕਾਹਨੂਵਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰੀਦੁਆਰ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਸਲਾਮਾਬਾਦ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਨੰਦ ਮਾਡਲ ਸਕੂਲ ਗਲੀ ਨੰ.1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਹਰ ਚੰਦ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੀਤਾ ਭਵਨ ਰੋਡ ਅਤੇ ਤਿਬੜੀ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਤਿਬੜੀ ਰੋਡ ਨਾਲ ਚੱਲਦੇ ਹੋਏ ਮੇਹਰ ਚੰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਆਨੰਦ ਮਾਡਲ ਸਕੂਲ ਗਲੀ ਨੰ.2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਸਲਾਮਾਬਾਦ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੋਪਾਲ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 12

ਤਿਬੜੀ ਰੋਡ ਅਤੇ ਪੁਲਿਸ ਲਾਇਨਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਲਿਸ ਲਾਇਨ ਰੋਡ ਦੇ ਨਾਲ ਚੱਲਦੇ ਹੋਏ ਗਲੀ ਏ.ਜੀ.ਐਮ. ਸਿਨੇਮਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਮਰ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ. 1 ਨਾਲ ਲੱਗਦੀ ਅਮਰ ਟੈਂਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਮਰ ਪੈਲੇਸ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਐਲ.ਏ ਦੇ ਘਰ ਦੀ ਬੈਕਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਲਿਸ ਲਾਇਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਡੁਪਲੈਕਸ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਐਲ.ਏ. ਦੇ ਘਰ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵੀਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਮਰ ਟੈਂਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਨੰਦ ਜਨਰਲ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੋਤਿਸ਼ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਛੱਤੀ ਖੂਹੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੁਪਲੈਕਸ ਵਾਲੀ ਗਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 14

ਜ਼ਿਮਨੇਜੀਅਮ ਹਾਲ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਮਣੇ ਪੰਡੋਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਈ.ਟੀ.ਆਈ ਲੜਕੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਹਿਜਾਦਾ ਨੰਗਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਰਾਫੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਵਨ ਐਮ.ਸੀ. ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਮਸਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਡੁਪਲੈਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੰਗਲਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਤੀ ਖੂਹੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਮੰਡੀ ਬਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਾਂਧੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਐਸ.ਐਫ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜ਼ਿਮਨੇਜੀਅਮ ਹਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਗਾਂਧੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਾਂਧੀ ਸਕੂਲ ਰੋਡ ਨਾਲ ਚੱਲਦੇ ਹੋਏ ਗਾਂਧੀ

ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਮੰਡੀ ਬਾਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਤੀ ਖੂਹੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੋਤਿਸ਼ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁੱਤਾਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਂਧੀ ਸਕੂਲ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 16

ਆਦਰਸ਼ ਨਗਰ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚੱਲਦੇ ਹੋਏ ਗਲੀ ਰਵੇਲ ਸਿੰਘ ਤੀਕ ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੁੱਤਾਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਨੰਗਲੀ ਕੋਟਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਤਿਸ਼ ਕੇਂਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਮੁਹੱਲਾ ਉਕਾਂਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਲਿਸ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਪਾਰ ਕਰਕੇ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਪਠਾਨਕੋਟ ਰੋਡ ਅਤੇ ਗਲੀ ਪੁਲਿਸ ਲਾਈਨ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਪੁਲਿਸ ਲਾਈਨ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਮੁਹੱਲਾ ਉਕਾਂਰ ਨਗਰ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਉਕਾਂਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ. ਜੀ. ਐਮ. ਸਿਨੇਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਲਿਸ ਲਾਈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿਬਤੀ ਰੋਡ ਪਾਰ ਕਰਕੇ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਬੇਰੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਰੰਗ ਮਹਿਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਬੂਤਰੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੱਛੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਇਬਰੇਰੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਅਸ਼ੋਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਕਟਰੀ ਮੁਹੱਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਲਿਸ ਲਾਈਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 18

ਤ੍ਰਿਮੋ ਰੋਡ ਅਤੇ ਬਹਿਰਾਮਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਹਿਰਾਮਪੁਰਾ ਰੋਡ ਨਾਲ ਚੱਲਦੇ ਹੋਏ ਗਲੀ ਬਿੱਲਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਛਾ ਮੁਹੱਲਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਝਘਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੋਗਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਹਿਸੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ੍ਹ ਰੋਡ ਨੂੰ ਪਾਰ ਕਰਕੇ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਕਟਰੀ ਮੁਹੱਲਾ

ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅਸ਼ੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਇਬਰੇਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਦਰ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੱਛੀ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਰਦੋਛੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਐਮ.ਸੀ. ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੈਸਟ ਹਾਊਸ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਜਲੋਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦਰ ਡੀਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਸਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਰਦੇਵਥਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਤ ਨਗਰ (ਪ੍ਰੈਸ ਰਿਪੋਰਟਰ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤ੍ਰਿਮੋ ਰੋਡ ਤੀਕ ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਿਰਾਮਪੁਰਾ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੀਤਾ ਭਵਨ ਰੋਡ ਅਤੇ ਅੰਮ੍ਰਿਤਸਰ ਪਠਾਨਕੋਟ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਪਠਾਨਕੋਟ ਰੋਡ ਦੇ ਨਾਲ ਚੱਲਦੇ ਹੋਏ ਗਲੀ ਕਬੂਤਰੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੰਗ ਮਹਿਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਰੀਆਂ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਡ ਗੀਤਾ ਭਵਨ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸ਼ੀਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 20

ਰੈਸਟ ਹਾਊਸ ਰੋਡ ਅਤੇ ਗਲੀ ਐਮ.ਸੀ. ਦਫਤਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਮ.ਸੀ. ਦਫਤਰ ਨਾਲ ਚੱਲਦੇ ਹੋਏ ਸਾਹਮਣੇ ਹਰਦੋਛੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਾਜਨ ਕਰਿਆਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸਹਾਇ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਜ਼ ਐਵਨਿਊ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਣਜੀਤ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖਹਿਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛੀ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਜਲੋਟਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਸੀ. ਦਫਤਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਹਰਦੋਛੀ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਹਰਦੋਛੀ ਰੋਡ ਨਾਲ ਚੱਲਦੇ ਹੋਏ ਕਲੋਨੀ ਨਬੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਬੀਪੁਰ ਦੀ ਨਵੀਂ ਅਬਾਦੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੰਜੂਆ ਵਕੀਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਹਿਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਜ਼ ਐਵਨਿਊ ਗਲੀ ਨੰ.3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਬਾਬਾ ਨਾਨਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਦੇ ਸਾਹਮਣੇ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੰਡ ਨਬੀਪੁਰ ਦੀ ਫਿਰਨੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ (ਡੇਰਾ ਬਾਬਾ ਨਾਨਕ ਰੋਡ ਨੂੰ ਪਾਰ ਕਰਦੇ ਹੋਏ) ਹਰਦੋਛੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਹਰਦੋਛੰਨੀ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਗੋਲਡਨ ਕਾਲਜ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਗੋਲਡਨ ਗਰੁੱਪ ਆਫ ਇੰਜੀਨੀਅਰਿੰਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਖੀਆ ਵਾਲੀ ਤੀਕ; ਫਿਰ ਉਕਤ ਗਲੀ ਗੋਲਡਨ ਕਾਲਜ ਆਫ ਇੰਜੀਨੀਅਰਿੰਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰੀ ਸਾਇਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰ ਡਿਪੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਦੋਛੰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਦੁਰਾਂਗਲਾ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਦੁਰਾਂਗਲਾ ਰੋਡ ਦੇ ਚੱਲਦੇ ਹੋਏ ਤ੍ਰਿਮੋ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੈਸ ਰਿਪੋਰਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਸੰਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਰਦੇਵਥਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਂਟ ਸੋਲਜਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੇਮ ਨਗਰ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਡਨ ਕਾਲਜ ਆਫ ਇੰਜੀਨੀਅਰਿੰਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਖੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਡਨ ਗਰੁੱਪ ਆਫ ਇੰਜੀਨੀਅਰਿੰਗ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਗੋਲਡਨ ਕਾਲਜ ਆਫ ਇੰਜੀਨੀਅਰਿੰਗ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੁਰਾਂਗਲਾ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 24

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬਹਿਰਾਮਪੁਰਾ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਬਹਿਰਾਮਪੁਰਾ ਰੋਡ ਨਾਲ ਚੱਲਦੇ ਹੋਏ ਤ੍ਰਿਮੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਾਂਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਿਰਾਮਪੁਰਾ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰਾ ਰੋਡ ਅਤੇ ਗਲੀ ਰਾਜੂ ਵਾਲੀ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਰਾਜੂ ਵਾਲੀ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਛੱਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਪਾਲ ਮੰਦਿਰ ਗਲੀ ਨੰ. 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿਤ ਦੇ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਪਾਲ ਮੰਦਿਰ ਨੰ. 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਖਾਨਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ (ਲੜਕੇ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੋਗਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੰਝ ਘਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਿੱਲਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਰਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜੂ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰਾ ਰੋਡ ਅਤੇ ਗਲੀ ਗੋਦਾਮ ਵਾਲੀ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗਲੀ ਗੋਦਾਮ ਵਾਲੀ ਨਾਲ ਚੱਲਦੇ ਹੋਏ ਗਲੀ ਨਿਊ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਵਾਇਆ ਲਿਤੜ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਾਬੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਫਰੀਦ ਐਵਨਿਊ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਠਵਾਲੀ ਤੀਕ; ਫਿਰ ਉਕਤ

ਰੋਡ ਨਾਲ ਚੱਲਦੇ ਹੋਏ ਅਵਤਾਰ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਪਾਲ ਮੰਦਿਰ ਗਲੀ ਨੰ. 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸੋਕਾ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੋਪਾਲ ਮੰਦਿਰ ਗਲੀ ਨੰ.1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜੂ ਵਾਲੀ ਤੀਕ ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਰਾਮਪੁਰ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬਹਿਰਾਮਪੁਰ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਗੁਰਦਾਸਪੁਰ ਇੰਟਰਨੈਸ਼ਨਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਮ੍ਰਿਤ ਸੀਮਿੰਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਲਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੀਆ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਈ.ਟੀ. ਸਕੀਮ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਫਰੀਦ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਬੇਵਾਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਵਾਇਆ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਲਿਤੜ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਰਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 28 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ (ਡਰੇਨ) ਨਾਲ ਚੱਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਈ.ਟੀ. ਸਕੀਮ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੀਆ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਲਾ ਕਲੋਨੀ ਤੀਕ ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅੰਮ੍ਰਿਤ ਸੀਮਿੰਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਾਸਪੁਰ ਇੰਟਰਨੈਸ਼ਨਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਉੱਤਰੀ ਹੱਦ (ਡਰੇਨ) ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੇਲ੍ਹ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਪੰਛੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਛੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ:1 ਬੇਗਮਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਬੇਗਮਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਛੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਿਮਨੇਜੀਅਮ ਹਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬੀ.ਐਸ.ਐਫ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਆਦਰਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਮ੍ਰਿਤਸਰ ਪਠਾਨਕੋਟ ਰੋਡ(ਐਨ ਐਚ 15) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਚੰਡੀਗੜ੍ਹ

ਮਿਤੀ 5 ਅਕਤੂਬਰ, 2020

ਸਤੀਸ਼ ਚੰਦਰਾ, ਆਈ.ਏ.ਐਸ.,

ਵਿਸ਼ੇਸ਼ ਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ।